

ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥

People of the world, remain awake and aware. Even though you are awake, you are being robbed, O Siblings of Destiny.

ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥੧॥ ਰਹਾਉ ॥

While the Vedas stand guard watching, the Messenger of Death carries you away. ||1||Pause||

ਨੀਬੁ ਭਇਓ ਆਂਬੁ ਆਂਬੁ ਭਇਓ ਨੀਬਾ ਕੇਲਾ ਪਾਕਾ ਝਾਰਿ ॥

He thinks that the bitter nimm fruit is a mango, and the mango is a bitter nimm. He imagines the ripe banana on the thorny bush.

ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥੧॥

He thinks that the ripe coconut hangs on the barren simmal tree; what a stupid, idiotic fool he is! ||1||

ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ ਹਸਤੀ ਚੁਨਿਓ ਨ ਜਾਈ ॥

The Lord is like sugar, spilled onto the sand; the elephant cannot pick it up.

ਕਹਿ ਕਮੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥੨॥੩॥੧੨॥

Says Kabeer, give up your ancestry, social status and honor; be like the tiny ant - pick up and eat the sugar. ||2||3||12||